

ਧਨਾਸਰੀ ਮਹਲਾ ੫ ॥ ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਉਪਰਿ ਕਰੁ ਧਾਰਿਓ ॥ ਕ੍ਰਿਪਾ
ਕਟਾਖੁ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥ ੧॥ ਹਰਿ ਜਨ ਰਾਖੇ ਗੁਰ ਗੋਵਿੰਦ ॥ ਕੰਠਿ
ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥ ਜੋ ਮਾਗਹਿ ਠਾਕੁਰ ਅਪੁਨੇ ਤੇ
ਸੋਈ ਸੋਈ ਦੇਵੈ ॥ ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਉਹਾ ਸਚੁ ਹੋਵੈ ॥ ੨॥੧੪॥੪੫॥ {ਪੰਨਾ
681}

ਪਦਅਰਥ:- ਚਤੁਰ—ਚਾਰ। ਦਿਸਾ—ਤਰਫਾਂ, ਪਾਸੇ। ਬਲੁ—ਸ਼ਕਤੀ। ਕਰੁ—ਹੱਥ {ਇਕ-ਵਚਨ}। ਕਟਾਖੁ—
ਨਿਗਾਹ। ਅਵਲੋਕਨੁ—ਵੇਖਣ। ਅਵਲੋਕਨੁ ਕੀਨੋ—ਵੇਖਿਆ। ਬਿਦਾਰਿਓ—ਦੂਰ ਕਰ ਦਿੱਤਾ।1।

ਜਨ—ਸੇਵਕ, ਦਾਸ {ਬਹੁ-ਵਚਨ}। ਗੁਰ ਗੋਵਿੰਦ—ਵੱਡੇ ਮਾਲਕ ਨੇ। ਗੋਵਿੰਦ—ਪ੍ਰਿਥਵੀ ਦਾ ਮਾਲਕ। ਕੰਠਿ—
ਗਲ ਨਾਲ। ਲਾਇ—ਲਾ ਕੇ। ਸਭਿ—ਸਾਰੇ। ਪੁਰਖ—ਸਰਬ-ਵਿਆਪਕ। ਰਹਾਉ।

ਮਾਗਹਿ—ਮੰਗਦੇ ਹਨ। ਤੇ—ਤੋਂ। ਮੁਖ ਤੇ—ਮੂੰਹੋਂ। ਈਹਾ—ਇਸ ਲੋਕ ਵਿਚ। ਉਹਾ—ਪਰਲੋਕ ਵਿਚ। ਸਚੁ—
ਸਦਾ-ਥਿਰ ਰਹਿਣ ਵਾਲਾ ਬਚਨ, ਅਟੱਲ ਬਚਨ।2।

ਅਰਥ:- ਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ
ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਅੰਗੁਣ ਮਿਟਾ ਦੋਂਦਾ ਹੈ। ਰਹਾਉ।

ਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ
ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ
ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੋਂਦਾ ਹੈ।1।

ਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੋਂਦਾ ਹੈ। ਹੇ ਨਾਨਕ!
(ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ।2।14। 45।